

## ਕੈਨੇਡਾ ਡੇ ਦੇ ਮੌਕੇ ਤੇ ਸੁਰੱਖਿਅਤ ਰੂਪ ਨਾਲ ਪਟਾਕੇ ਚਲਾਓ

ਬ੍ਰੈਂਪਟਨ, ਓਨਟਾਰੀਓ (25 ਜੂਨ, 2021) – ਸਿਟੀ ਆਫ ਬ੍ਰੈਂਪਟਨ ਨਿਵਾਸੀਆਂ ਨੂੰ ਯਾਦ ਕਰਾਉਂਦੀ ਹੈ ਕਿ ਉਹ, ਕੈਨੇਡਾ ਡੇ (Canada Day) ਦੇ ਮੌਕੇ ਤੇ ਪਟਾਕੇ ਚਲਾਉਂਦੇ ਸਮੇਂ ਸੁਰੱਖਿਅਤ ਰਹਿਣ ਨੂੰ ਮਹੱਤਵਪੂਰਣ ਸਮਝਣ।

ਜੇਕਰ ਨਿਵਾਸੀਆਂ ਨੇ ਦੇਸ਼ਤਾਂ ਅਤੇ ਪਰਿਵਾਰ ਨਾਲ ਆਉਟੋਡਰ ਇਕੱਠੇ ਹੋਣ ਦਾ ਪ੍ਰੋਗਰਾਮ ਬਣਾਇਆ ਹੈ, ਤਾਂ ਉਹਨਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਸਿਹਤ ਅਤੇ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇਣ। ਬ੍ਰੈਂਪਟਨ, ਬੁੱਧਵਾਰ, 30 ਜੂਨ ਨੂੰ, ਸਵੇਰੇ 12:01 ਵਜੇ ਸੁਰੱਖਿਅਤ ਰੂਪ ਨਾਲ ਸ਼ਹਿਰ ਨੂੰ ਦੁਬਾਰਾ ਖੁਲ੍ਹਣ ਦੇ ਸੂਬੇ ਦੇ ਰੋਡਮੈਪ ਦੇ ਸਟੈਪ ਟੂ (Step Two of the Province's Roadmap to Reopen) ਵਿੱਚ ਦਾਖਲ ਹੋ ਰਿਹਾ ਹੈ। ਸਟੈਪ ਟੂ ਹੇਠ, ਆਉਟੋਡਰ ਸਮਾਜਿਕ ਇਕੱਠ 25 ਵਿਅਕਤੀਆਂ ਤੱਕ ਸੀਮਿਤ ਹਨ। ਇਨਡੋਰ ਇਕੱਠ, ਵੱਖਰੇ ਘਰ ਦੇ ਮੈਂਬਰਾਂ ਸਮੇਤ, ਪੰਜ ਵਿਅਕਤੀਆਂ ਤੱਕ ਸੀਮਿਤ ਹਨ। ਆਪਣੇ ਪਿਆਰਿਆਂ ਅਤੇ ਕਮਿਊਨਿਟੀ ਨੂੰ ਸੁਰੱਖਿਅਤ ਰੱਖੋ। ਚੰਗੀ ਤਰ੍ਹਾਂ ਸਫਾਈ, ਸਰੀਰਕ ਦੂਰੀ ਰੱਖੋ ਅਤੇ ਜੇਕਰ ਸਰੀਰਕ ਦੂਰੀ ਰੱਖਣਾ ਮੁਸ਼ਕਲ ਹੋਵੇ ਤਾਂ ਮਾਸਕ ਪਹਿਨੋ।

### ਪਟਾਕਿਆਂ ਤੋਂ ਸੁਰੱਖਿਆ

ਕੈਨੇਡਾ ਡੇ, ਸਾਲ ਵਿੱਚ ਉਹਨਾਂ ਚਾਰ ਛੁੱਟੀਆਂ ਵਿੱਚੋਂ ਇੱਕ ਹੈ, ਜਦੋਂ ਬ੍ਰੈਂਪਟਨ ਵਿੱਚ ਨਿੱਜੀ ਪ੍ਰਾਪਰਟੀ ਤੇ, ਸਿਟੀ ਤੋਂ ਇਜਾਜ਼ਤ ਲਏ ਬਿਨਾਂ, ਛੋਟੀ-ਰੋਜ਼ ਦੇ ਪਟਾਕਿਆਂ ਦੀ ਇਜਾਜ਼ਤ ਹੁੰਦੀ ਹੈ। ਬਾਇ-ਲਾਅ ਦੇ ਅਧੀਨ, ਵਿਕਟੋਰੀਆ ਡੇ (Victoria Day), ਦੀਵਾਲੀ (Diwali) ਅਤੇ ਨਵੇਂ ਸਾਲ (New Year's Eve) ਨੂੰ ਵੀ ਪਟਾਕੇ ਚਲਾਉਣ ਦੀ ਇਜਾਜ਼ਤ ਹੁੰਦੀ ਹੈ।

ਛੋਟੀ-ਰੋਜ਼ ਦੇ ਪਟਾਕੇ ਅਜਿਹੇ ਪਟਾਕੇ ਹਨ, ਜੋ ਚਲਾਏ ਜਾਣ ਤੇ ਤਿੰਨ ਮੀਟਰ (10 ਫੁੱਟ) ਤੋਂ ਘੱਟ ਦੂਰ ਤੱਕ ਜਾਂਦੇ ਹਨ (ਉਦਾਹਰਨ ਲਈ ਅਨਾਰ, ਚੱਕਰ, ਜ਼ਮੀਨੀ ਚੱਕਰ, ਫੁਲਝੜੀਆਂ)। ਇਹਨਾਂ ਦੀ ਉੱਚਾਈ, ਲਗਭਗ ਬ੍ਰੈਂਪਟਨ ਟ੍ਰਾਂਜ਼ਿਟ (Brampton Transit) ਦੀ ਬੱਸ ਜਾਂ ਬਾਸਕੇਟਬਾਲ ਰੂਪ ਜਿੰਨੀ ਹੁੰਦੀ ਹੈ। ਹੋਰ ਸਾਰੇ ਰਾਕੇਟ ਕਿਸਮ ਦੇ ਪਟਾਕਿਆਂ ਤੇ ਬ੍ਰੈਂਪਟਨ ਵਿੱਚ ਪਾਬੰਦੀ ਹੈ। ਸਿਟੀ ਨਿਵਾਸੀਆਂ ਨੂੰ ਯਾਦ ਕਰਾਉਂਦੀ ਹੈ ਕਿ ਪਟਾਕਿਆਂ ਨੂੰ ਗਲੀ ਵਿੱਚ, ਸਾਈਡਵਾਕਸ ਤੇ, ਸਿਟੀ ਦੇ ਪਾਰਕਾਂ ਦੇ ਅੰਦਰ ਜਾਂ ਮਿਊਨਿਸਿਪਲ ਜਾਂ ਸਕੂਲ ਦੀਆਂ ਪ੍ਰਾਪਰਟੀਜ਼ ਤੇ ਚਲਾਉਣ ਦੀ ਇਜਾਜ਼ਤ ਨਹੀਂ ਹੈ।

ਨਿੱਜੀ ਪ੍ਰਾਪਰਟੀ ਤੇ ਛੋਟੀ-ਰੋਜ਼ ਦੇ ਪਟਾਕੇ ਚਲਾਉਂਦੇ ਸਮੇਂ, ਨਿਵਾਸੀਆਂ ਲਈ ਇਹਨਾਂ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਕਰਨੀ ਲਾਜ਼ਮੀ ਹੈ:

- ਆਪਣੇ ਕੋਲ ਪਾਣੀ ਦਾ ਕੰਟੇਨਰ ਜਾਂ ਪਾਣੀ ਨਾਲ ਭਰੀ ਕੋਈ ਹੋਜ਼ ਲਾਈਨ ਰੱਖੋ, ਜੋ ਪਟਾਕੇ ਬੁਝਾਉਣ ਲਈ ਉਪਲਬਧ ਹੋਵੇ
- ਫੁਲਝੜੀ ਨੂੰ ਛੱਡ ਕੇ, ਕਦੇ ਵੀ ਪਟਾਕੇ ਨੂੰ ਆਪਣੇ ਹੱਥ ਵਿੱਚ ਫੜ ਕੇ ਅੱਗ ਨਾ ਲਗਾਓ ਜਾਂ ਅੱਗ ਲੱਗੇ ਪਟਾਕੇ ਨੂੰ ਹੱਥ ਵਿੱਚ ਨਾ ਫੜੋ।
- ਕਦੇ ਵੀ ਪਟਾਕਿਆਂ ਨੂੰ ਹੋਰਾਂ ਲੋਕਾਂ ਤੇ ਨਾ ਸੁੱਟੋ ਜਾਂ ਉਹਨਾਂ ਵੱਲ ਕਰਕੇ ਨਾ ਚਲਾਓ।
- ਫੁਲਝੜੀਆਂ ਚਲਾਉਣ ਤੋਂ ਬਾਅਦ, ਉਹਨਾਂ ਨੂੰ ਸੁੱਟਣ ਤੋਂ ਪਹਿਲਾਂ, ਪੂਰੀ ਤਰ੍ਹਾਂ ਨਾਲ ਠੰਡਾ ਹੋਣ ਦੇਣ ਲਈ ਪਾਣੀ ਦੇ ਕੰਟੇਨਰ ਵਿੱਚ ਪਾ ਦਿਓ।
- ਸਾਰੇ ਪਟਾਕਿਆਂ ਨੂੰ ਸੁੱਟਣ ਤੋਂ ਪਹਿਲਾਂ, ਉਹਨਾਂ ਨੂੰ ਪੂਰੀ ਤਰ੍ਹਾਂ ਠੰਡਾ ਹੋਣ ਦਿਓ।

ਇਸ ਵੇਲੇ ਬ੍ਰੈਂਪਟਨ ਵਿੱਚ, ਕੋਈ ਰਜਿਸਟਰਡ ਪਟਾਕਾ ਰਿਟੇਲਰਸ ਨਹੀਂ ਹਨ। ਅਸੀਂ ਤੁਹਾਨੂੰ ਸਲਾਹ ਦਿੰਦੇ ਹਾਂ ਕਿ ਲਾਇਸੈਂਸਸ਼ੁਦਾ ਰਿਟੇਲਰਸ ਤੋਂ ਹੀ ਪਟਾਕੇ ਖਰੀਦੋ।

ਪਟਾਕਿਆਂ ਤੋਂ ਸੁਰੱਖਿਆ ਅਤੇ ਬਾਇ-ਲਾਅਜ ਬਾਰੇ ਹੋਰ ਜਾਣਕਾਰੀ ਲਈ, [www.brampton.ca/fireworks](http://www.brampton.ca/fireworks) ਤੇ ਜਾਓ।

-30-

**ਮੀਡੀਆ ਸੰਪਰਕ**

ਮੋਨਿਕਾ ਦੁੱਗਲ (Monika Duggal)

ਕੋਆਰਡੀਨੇਟਰ, ਮੀਡੀਆ ਐਂਡ ਕਮਿਊਨਿਟੀ ਐਂਗੇਜਮੈਂਟ

ਸਟ੍ਰੈਟਜਿਕ ਕਮਿਊਨਿਕੇਸ਼ਨ

ਸਿਟੀ ਆਫ ਬ੍ਰੈਂਪਟਨ

905-874-3426 | [Monika.Duggal@brampton.ca](mailto:Monika.Duggal@brampton.ca)